

ਸਿਰੀਰਾਗੁ ਮਹਲਾ ੩ ॥

Siree Raag, Third Mehl:

ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥

Meeting with the True Guru, you shall not have to go through the cycle of reincarnation again; the pains of birth and death will be taken away.

ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥

Through the Perfect Word of the Shabad, all understanding is obtained; remain absorbed in the Name of the Lord. ||1||

ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥

O my mind, focus your consciousness on the True Guru.

ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥

The Immaculate Naam itself, ever-fresh, comes to abide within the mind. ||1||Pause||

ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥

O Dear Lord, please protect and preserve me in Your Sanctuary. As You keep me, so do I remain.

ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥

Through the Word of the Guru's Shabad, the Gurmukh remains dead while yet alive, and swims across the terrifying world-ocean. ||2||

ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥

By great good fortune, the Name is obtained. Following the Guru's Teachings, through the Shabad, you shall be exalted.

ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥

God, the Creator Himself, dwells within the mind; remain absorbed in the state of intuitive balance. ||3||

ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥

Some are self-willed manmukhs; they do not love the Word of the Shabad. Bound in chains, they wander lost in reincarnation.

ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥

Through 8.4 million lifetimes, they wander over and over again; they waste away their lives in vain. ||4||

ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥

In the minds of the devotees there is bliss; they are attuned to the Love of the True Word of the Shabad.

ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥

Night and day, they constantly sing the Glories of the Immaculate Lord; with intuitive ease, they are absorbed into the Naam, the Name of the Lord. ||5||

ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥

The Gurmukhs speak the Ambrosial Bani; they recognize the Lord, the Supreme Soul in all.

ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥

They serve the One; they worship and adore the One. The Gurmukhs speak the Unspoken Speech. ||6||

ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥

The Gurmukhs serve their True Lord and Master, who comes to dwell in the mind.

ਸਚਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥

They are forever attuned to the Love of the True One, who bestows His Mercy and unites them with Himself. ||7||

ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥

He Himself does, and He Himself causes others to do; He wakes some from their sleep.

ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥

He Himself unites us in Union; Nanak is absorbed in the Shabad. ||8||7||24||